

ਪ੍ਰਭਾਤੀ ਮਹਲਾ ੧ ॥

Prabhaatee, First Mehl:

ਅੰਤਰਿ ਦੇਖਿ ਸਬਦਿ ਮਨੁ ਮਾਨਿਆ ਅਵਰੁ ਨ ਰਾਂਗਨਹਾਰਾ ॥

Deep within, I see the Shabad, the Word of God; my mind is pleased and appeased. Nothing else can touch and imbue me.

ਅਹਿਨਿਸਿ ਜੀਆ ਦੇਖਿ ਸਮਾਲੇ ਤਿਸ ਹੀ ਕੀ ਸਰਕਾਰਾ ॥੧॥

Day and night, God watches over and cares for His beings and creatures; He is the Ruler of all. ||1||

ਮੇਰਾ ਪ੍ਰਭੁ ਰਾਂਗਿ ਘਣੋ ਅਤਿ ਰੂੜੋ ॥

My God is dyed in the most beautiful and glorious color.

ਦੀਨ ਦਇਆਲੁ ਪ੍ਰੀਤਮ ਮਨਮੋਹਨੁ ਅਤਿ ਰਸ ਲਾਲ ਸਗੂੜੋ ॥੧॥ ਰਹਾਉ ॥

Merciful to the meek and the poor, my Beloved is the Enticer of the mind; He is so very sweet, imbued with the deep crimson color of His Love.
||1||Pause||

ਉਪਰਿ ਕੂਪੁ ਗਗਨ ਪਨਿਹਾਰੀ ਅੰਮ੍ਰਿਤੁ ਪੀਵਣਹਾਰਾ ॥

The Well is high up in the Tenth Gate; the Ambrosial Nectar flows, and I drink it in.

ਜਿਸ ਕੀ ਰਚਨਾ ਸੋ ਬਿਧਿ ਜਾਣੈ ਗੁਰਮੁਖਿ ਗਿਆਨੁ ਵੀਚਾਰਾ ॥੨॥

The creation is His; He alone knows its ways and means. The Gurmukh contemplates spiritual wisdom. ||2||

ਪਸਰੀ ਕਿਰਣਿ ਰਸਿ ਕਮਲ ਬਿਗਾਸੇ ਸਸਿ ਘਰਿ ਸੂਰੁ ਸਮਾਇਆ ॥

The rays of light spread out, and the heart-lotus joyfully blossoms forth; the sun enters into the house of the moon.

ਕਾਲੁ ਬਿਧੁੰਸਿ ਮਨਸਾ ਮਨਿ ਮਾਰੀ ਗੁਰ ਪ੍ਰਸਾਦਿ ਪ੍ਰਭੁ ਪਾਇਆ ॥੩॥

I have conquered death; the desires of the mind are destroyed. By Guru's Grace, I have found God. ||3||

ਅਤਿ ਰਸਿ ਰੰਗਿ ਚਲੁਲੈ ਰਾਤੀ ਦੂਜਾ ਰੰਗੁ ਨ ਕੋਈ ॥

I am dyed in the deep crimson color of His Love. I am not colored by any other color.

ਨਾਨਕ ਰਸਨਿ ਰਸਾਏ ਰਾਤੇ ਰਵਿ ਰਹਿਆ ਪ੍ਰਭੁ ਸੋਈ ॥੪॥੧੫॥

O Nanak, my tongue is saturated with the taste of God, who is permeating and pervading everywhere. ||4||15||